

ਆਸਾ ਮਹਲਾ ੫ ਦੁਪਦਾ ੧ ॥

Aasaa, Fifth Mehl, Du-Pada 1:

ਸਾਧੂ ਸੰਗਿ ਸਿਖਾਇਓ ਨਾਮੁ ॥

In the Saadh Sangat, the Company of the Holy, the Naam is learned;

ਸਰਬ ਮਨੋਰਥ ਪੂਰਨ ਕਾਮ ॥

all desires and tasks are fulfilled.

ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥

My thirst has been quenched, and I am satiated with the Lord's Praise.

ਜਪਿ ਜਪਿ ਜੀਵਾ ਸਾਰਿਗਪਾਨੇ ॥੧॥

I live by chanting and meditating upon the Lord, the Sustainer of the earth.

॥1॥

ਕਰਨ ਕਰਾਵਨ ਸਰਨਿ ਪਰਿਆ ॥

I have entered the Sanctuary of the Creator, the Cause of all causes.

ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥

By Guru's Grace, I have entered the home of celestial bliss. Darkness is dispelled, and the moon of wisdom has risen. ||1||Pause||

ਲਾਲ ਜਵੇਹਰ ਭਰੇ ਭੰਡਾਰ ॥

My treasure-house is overflowing with rubies and jewels;

ਤੋਟਿ ਨ ਆਵੈ ਜਪਿ ਨਿਰੰਕਾਰ ॥

I meditate on the Formless Lord, and so they never run short.

ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥

How rare is that humble being, who drinks in the Ambrosial Nectar of the Word of the Shabad.

ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥

O Nanak, he attains the state of highest dignity. ||2||41||92||